

ਭੈਰਉ ਮਹਲਾ ੩ ਘਰੁ ੨

Bhairao, Third Mehl, Second House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਤਿਨਿ ਕਰਤੈ ਇਕੁ ਚਲਤੁ ਉਪਾਇਆ ॥

The Creator has staged His Wondrous Play.

ਅਨਹਦ ਬਾਣੀ ਸਬਦੁ ਸੁਣਾਇਆ ॥

I listen to the Unstruck Sound-current of the Shabad, and the Bani of His Word.

ਮਨਮੁਖਿ ਭੂਲੇ ਗੁਰਮੁਖਿ ਬੁਝਾਇਆ ॥

The self-willed manmukhs are deluded and confused, while the Gurmukhs understand.

ਕਾਰਣੁ ਕਰਤਾ ਕਰਦਾ ਆਇਆ ॥੧॥

The Creator creates the Cause that causes. ||1||

ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥

Deep within my being, I meditate on the Word of the Guru's Shabad.

ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥੧॥ ਰਹਾਉ ॥

I shall never forsake the Name of the Lord. ||1||Pause||

ਪਿਤਾ ਪ੍ਰਹਲਾਦੁ ਪੜਣੁ ਪਠਾਇਆ ॥

Prahlaad's father sent him to school, to learn to read.

ਲੈ ਪਾਟੀ ਪਾਧੇ ਕੈ ਆਇਆ ॥

He took his writing tablet and went to the teacher.

ਨਾਮੁ ਬਿਨਾ ਨਹੁ ਪੜਉ ਅਚਾਰੁ ॥

He said, "I shall not read anything except the Naam, the Name of the Lord.

ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥੨॥

Write the Lord's Name on my tablet."||2||

ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥

Prahlaad's mother said to her son,

ਪਰਵਿਰਤਿ ਨ ਪੜਹੁ ਰਹੀ ਸਮਝਾਇ ॥

"I advise you not to read anything except what you are taught."

ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥

He answered, "The Great Giver, my Fearless Lord God is always with me.

ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥੩॥

If I were to forsake the Lord, then my family would be disgraced."||3||

ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥

"Prahlaad has corrupted all the other students.

ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥

He does not listen to what I say, and he does his own thing.

ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥

He instigated devotional worship in the townspeople."

ਦੁਸਟ ਸਭਾ ਕਾ ਕਿਛੁ ਨ ਵਸਾਈ ॥੪॥

The gathering of the wicked people could not do anything against him. ||4||

ਸੰਡੈ ਮਰਕੈ ਕੀਈ ਪੁਕਾਰ ॥

Sanda and Marka, his teachers, made the complaint.

ਸਭੇ ਦੈਤ ਰਹੇ ਝਖ ਮਾਰਿ ॥

All the demons kept trying in vain.

ਭਗਤ ਜਨਾ ਕੀ ਪਤਿ ਰਾਖੈ ਸੋਈ ॥

The Lord protected His humble devotee, and preserved his honor.

ਕੀਤੇ ਕੈ ਕਹਿਐ ਕਿਆ ਹੋਈ ॥੫॥

What can be done by mere created beings? ||5||

ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥

Because of his past karma, the demon ruled over his kingdom.

ਹਰਿ ਨ ਬੁਝੈ ਤਿਨਿ ਆਪਿ ਭੁਲਾਇਆ ॥

He did not realize the Lord; the Lord Himself confused him.

ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥

He started an argument with his son Prahlaad.

ਅੰਧਾ ਨ ਬੁਝੈ ਕਾਲੁ ਨੇੜੈ ਆਇਆ ॥੬॥

The blind one did not understand that his death was approaching. ||6||

ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥

Prahlaad was placed in a cell, and the door was locked.

ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥

The fearless child was not afraid at all. He said, "Within my being, is the Guru, the Lord of the World."

ਕੀਤਾ ਹੋਵੈ ਸਰੀਕੀ ਕਰੈ ਅਨਹੋਦਾ ਨਾਉ ਧਰਾਇਆ ॥

The created being tried to compete with his Creator, but he assumed this name in vain.

ਜੋ ਧੁਰਿ ਲਿਖਿਆ ਸੋ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥੭॥

That which was predestined for him has come to pass; he started an argument with the Lord's humble servant. ||7||

ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥

The father raised the club to strike down Prahlaad, saying,

ਕਹਾਂ ਤੁਮ੍ਹਾਰਾ ਜਗਦੀਸ ਗੁਸਾਈ ॥

"Where is your God, the Lord of the Universe, now?"

ਜਗਜੀਵਨੁ ਦਾਤਾ ਅੰਤਿ ਸਖਾਈ ॥

He replied, "The Life of the World, the Great Giver, is my Help and Support in the end.

ਜਹ ਦੇਖਾ ਤਹ ਰਹਿਆ ਸਮਾਈ ॥੮॥

Wherever I look, I see Him permeating and prevailing."||8||

ਥੰਮ੍ਹ ਉਪਾੜਿ ਹਰਿ ਆਪੁ ਦਿਖਾਇਆ ॥

Tearing down the pillars, the Lord Himself appeared.

ਅਹੰਕਾਰੀ ਦੈਤੁ ਮਾਰਿ ਪਚਾਇਆ ॥

The egotistical demon was killed and destroyed.

ਭਗਤਾ ਮਨਿ ਆਨੰਦੁ ਵਜੀ ਵਧਾਈ ॥

The minds of the devotees were filled with bliss, and congratulations poured in.

ਅਪਨੇ ਸੇਵਕ ਕਉ ਦੇ ਵਡਿਆਈ ॥੯॥

He blessed His servant with glorious greatness. ||9||

ਜੰਮਣੁ ਮਰਣਾ ਮੋਹੁ ਉਪਾਇਆ ॥

He created birth, death and attachment.

ਆਵਣੁ ਜਾਣਾ ਕਰਤੈ ਲਿਖਿ ਪਾਇਆ ॥

The Creator has ordained coming and going in reincarnation.

ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥

For the sake of Prahlaad, the Lord Himself appeared.

ਭਗਤਾ ਕਾ ਬੋਲੁ ਆਗੈ ਆਇਆ ॥੧੦॥

The word of the devotee came true. ||10||

ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥

The gods proclaimed the victory of Lakshmi, and said,

ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥

"O mother, make this form of the Man-lion disappear!"

ਲਖਿਮੀ ਭਉ ਕਰੈ ਨ ਸਾਕੈ ਜਾਇ ॥

Lakshmi was afraid, and did not approach.

ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥

The humble servant Prahlaad came and fell at the Lord's Feet. ||11||

ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥

The True Guru implanted the treasure of the Naam within.

ਰਾਜੁ ਮਾਲੁ ਝੂਠੀ ਸਭ ਮਾਇਆ ॥

Power, property and all Maya is false.

ਲੋਭੀ ਨਰ ਰਹੇ ਲਪਟਾਇ ॥

But still, the greedy people continue clinging to them.

ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥

Without the Name of the Lord, the mortals are punished in His Court. ||12||

ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥

Says Nanak, everyone acts as the Lord makes them act.

ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥

They alone are approved and accepted, who focus their consciousness on the Lord.

ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥

He has made His devotees His Own.

ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥

The Creator has appeared in His Own Form. ||13||1||2||